



Punjab Government Gazette

Published by Authority

No. 4] CHANDIGARH, FRIDAY, JANUARY 28, 2022 (MAGHA 8, 1943 SAKA)

PART III

Notifications by High Court ; Labour Commissioner ; Advertisements ;
Director of Lotteries, Punjab and Notices, etc.



Punjab State Power Corporation Limited

(Regd. Office: PSEB Head Office, The Mall, Patiala)

Office of Chief Engineer /Transmission System,

B-1, Shakti Vihar, Patiala.

Corporate Identity Number (CIN) U40109PB2010SGC033813

NOTIFICATION

The 7th January, 2022

No. 89/TSN-207/Vol-X.-It is hereby notified that Punjab State Power Corporation Ltd. (here-in-after called the PSPCL) proposes to undertake the following schemes/transmission works necessary for the dispersal/distribution of power for the improvement of the transmission and distribution system of the Punjab State Power Corporation Ltd.

66KV TRANSMISSION WORKS FOR THE YEAR 2021-22

| Sr. | Name of Work indicating the villages/localities over which the line is to pass | Approx. Length of line in Kms. | Size of conductor/ (sq. Mm) | Approx. Cable Cost (Rs. in Lacs) |
|-----|--|----------------------------------|-----------------------------|----------------------------------|
| 1 | 66 kV line from 66 kV S/S Nangal Naraingarh to 66 kV Khusropur (Locality–Near 66 kV S/S Nangal Naraingarh, Nathu Chahal) | 0.479 Ckt. KM | 200 sq. mm | 15 |
| 2 | 66 kV SC on DC line from 220 kV Abohar to 66 kV Sito gunno via Amarpura replace 0.1 sq“/RP with 0.2 sq” SC on DC (Abohar to Amarpura section) (Villages- Abohar, Azimgarh, Ramsra, Amarpura, Wahabwala). | 15.206 Ckt KM | 200 sq. mm | 431 |
| 3 | Extension of load of M/s JMK Industries Vill. Wazirabad by laying Underground cable size 240 mm ² from 220 kV S/stn Mandi-Gobindgarh-4.(Villages- Mullanpur, Wazir Nagar and Wazirabad). | U/G Cable 2.215 Ckt KM(SC) | 240 sq. mm | 303 |

| | | | | |
|----|--|--------------|------------|-----|
| 4. | 66 kV SC line on DC towers from 66 kV S/S Maluka to Kalyan Sukha.(Villages- Maluka, Kotha Guru, Neor, Nathpura, Bajjoana,Kalyan Sukha). | 9.370 Ckt KM | 200 sq. mm | 266 |
| 5. | Raising/Shifting of 66 kV line from 220 kV Jagraon to 66 kV Roomi (TL No. 11 to 13) from railway track between Chaukiman and Jagraon railway station at KM 38/5-6 (Locality- Rajinder Nagar) | 0.400 Ckt KM | 200 sq. mm | 12 |
| 6. | 66 kV SC line from 66 kV G/S/S Malout road Bathinda to Bhisiana Airport line from Jaswant Rai Promoters Bathinda (Locality- Bathinda) | 0.240 Ckt KM | 200 sq. mm | 10 |

It is hereby notified that the PSPCL is undertaking and executing the sanctioned scheme and shall have the powers for placing of any Towers, Wires, Poles, Stays, Apparatus and Appliances for the Transmission and Distribution of Electricity or for Transmission of telegraphic or telephonic communications necessary for proper coordination of the works of PSPCL for the areas indicated above which the telegraph authority possess under Part-III of the Telegraphs Act, 1885 (XIII of 1885) in respect of telegraphs established or maintained and the provisions of section 164 of the Indian Electricity Act 2003 shall not apply to the same and therefore no separate notice of the scheme of PSPCL is required to be given.

This notification has been issued in respect of the provisions made under Section 164 of the Indian Electricity Act 2003 or overriding enactment, if any and Govt. of Punjab, Dept. of Power order no. S/O. 46/ C.A. 36 /2003/S.164/2013 dt 19-6-2013 where in powers of Telegraph authority under part-III of the Indian Telegraph act, 1885 (Central Act no.13 of 1885) have been decided to be vested and exercised on PSPCL. Notice is hereby given that any person may raise objection if any/and or make any representation against the above scheme/transmission works within two month of issue of this notification. Thereafter no objection and or representation will be entertained and all schemes/transmission works will be deemed to be sanctioned with or without modifications as approved by the PSPCL. Necessary plans showing the tentative route of the Transmission Lines may be seen on any working day in the office of Dy. CE/TL, PSPCL, Jalandhar/Patiala. Objections and/ or representations in respect of the above schemes if any should be sent to the undersigned.

The above works have been planned to augment / add 66 KV transmission network in the state of Punjab so as to ensure quality and uninterrupted power supply to all type of existing/prospective electricity consumers of the state. These works are urgently required for ensuring quality power supply to the electricity consumers.

Sd/-
Dy. CE /Trans. Lines (D),
PSPCL, B-1, Shakti Vihar,
Patiala.

Sd/-
Chief Engineer/TS,
PSPCL,B-1, Shakti Vihar,
Patiala.


Punjab State Power Corporation Limited

(ਰਜਿਸਟਰਡ ਆਫਿਸ ਪੰ:ਰਾ:ਬਿ:ਬੋ:ਹੈਡ ਆਫਿਸ ਬਿਲਡਿੰਗ ਦੀ ਮਾਲ, ਪਟਿਆਲਾ)

ਦਫਤਰ : ਮੁੱਖ ਇੰਜੀਨੀਅਰ / ਟੀ.ਐਸ., ਬੀ-1, ਸ਼ਕਤੀ ਵਿਹਾਰ, ਪਟਿਆਲਾ

ਕਾਰਪੋਰੇਟ ਆਈਡੈਂਟਿਟੀ ਨੰ: (CIN) U40109PB2010SGC033813

ਨੋਟੀਫਿਕੇਸ਼ਨ

ਮਿਤੀ 7 ਜਨਵਰੀ, 2022

ਨੰ: 89/ਟੀ.ਐਸ.ਐਨ-207/Vol-X.-ਇਹ ਦੱਸਿਆ ਜਾਂਦਾ ਹੈ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਜਿਸ ਨੂੰ ਹੁਣ ਪੀ.ਐਸ.ਪੀ.ਸੀ.ਐਲ ਕਿਹਾ ਜਾਵੇਗਾ) ਵੱਲੋਂ ਨਿਮਨਲਿਖਤ ਸਕੀਮਾਂ/ਟਰਾਂਸਮਿਸ਼ਨ ਦੇ ਕੰਮ ਸ਼ੁਰੂ ਕਰਨ ਦਾ ਪ੍ਰਸਤਾਵ ਹੈ, ਜਿਹੜੀਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੰਚਾਲਣ ਅਤੇ ਵੰਡ ਵਿੱਚ ਸੁਧਾਰ ਕਰਨ ਲਈ ਬਿਜਲੀ ਦੀ ਡਿਸਪਰਸਲ /ਵੰਡ ਲਈ ਜ਼ਰੂਰੀ ਹਨ।

66 ਕੇਵੀ ਲਾਈਨਾਂ ਦੇ ਕੰਮ ਬਾਬਤ ਸਾਲ 2021-22

| ਲੜੀ ਕੰਮ ਦਾ ਨਾਮ ਸਮੇਤ ਪਿੰਡ/ਬਸਤੀਆਂ ਥਾਵਾਂ ਜਿੱਥੋਂ ਨੰ: ਲਾਈਨ ਨੇ ਲੰਘਣਾ ਹੈ। | ਅੰਦਾਜ਼ਨ ਲਾਈਨ ਦੀ ਲੰਬਾਈ ਕਿ:ਮੀ: ਵਿੱਚ | ਸਾਈਜ਼ ਆਫ ਕੰਡਕਟਰ/ਕੇਬਲ (sq. mm) | ਅੰਦਾਜ਼ਨ ਕੀਮਤ (ਲੱਖਾਂ ਵਿੱਚ) |
|--|---|-------------------------------------|------------------------------------|
| 1. 66 ਕੇ.ਵੀ. ਲਾਈਨ ਫਰਾਮ 66 ਕੇ.ਵੀ. ਸ/ਸ ਨੰਗਲ ਨਰਾਇਣਗੜ੍ਹ ਟੂ 66 ਕੇ.ਵੀ. ਖੁਸਰੋਪੁਰ (ਥਾਵਾਂ-66 ਕੇ.ਵੀ. ਸ/ਸ ਨੰਗਲ ਨਰਾਇਣਗੜ੍ਹ, ਨੱਥੂ ਚਹਿਲ) | 0.479 Ckt. KM | 200 sq. mm | 15 |
| 2. 66 ਕੇ.ਵੀ. ਐਸ.ਸੀ. ਆਨ ਡੀ.ਸੀ. ਲਾਈਨ ਫਰਾਮ 220 ਕੇ.ਵੀ. ਅਬੋਹਰ ਟੂ 66 ਕੇ.ਵੀ. ਸੀਤੋ ਗੁਨੇ ਵਾਇਆ ਅਮਰਪੁਰਾ ਰਿਪਲੇਸ 0.1 sq."/RP ਲਾਈਨ ਵਿੱਚ 0.2 sq." ਐਸ.ਸੀ. ਆਨ ਡੀ.ਸੀ. (ਅਬੋਹਰ ਟੂ ਅਮਰਪੁਰਾ ਸੈਕਸ਼ਨ) (ਪਿੰਡ- ਅਬੋਹਰ, ਅਜੀਮਗੜ੍ਹ, ਰਾਮਸਰਾ, ਅਮਰਪੁਰਾ, ਵਾਹਬਵਾਲਾ) | 15.206 Ckt KM | 200 sq. mm | 431 |
| 3. ਐਕਸਟੈਂਸ਼ਨ ਆਫ ਲੋਡ ਆਫ ਮੈਸ. ਜੇ.ਐਮ.ਕੇ. ਇੰਡਸਟਰੀਜ਼ ਪਿੰਡ ਵਜੀਰਾਬਾਦ ਬਾਏ ਲੇਇੰਗ ਅੰਡਰਗਰਾਊਂਡ ਕੇਬਲ ਸਾਈਜ਼ 240 ਐਮ ਐਮ 2 ਫਰਾਮ 220 ਕੇ.ਵੀ. ਸ/ਸ ਮੰਡੀ ਗੋਬਿੰਦਗੜ੍ਹ-4 (ਪਿੰਡ- ਮੁੱਲਾਂਪੁਰ, ਵਜੀਰ ਨਗਰ ਅਤੇ ਵਜੀਰਾਬਾਦ) | U/G Cable 2.215 Ckt KM(SC) | 240 sq. mm | 303 |
| 4. 66 ਕੇ.ਵੀ. ਐਸ.ਸੀ. ਲਾਈਨ ਆਨ ਡੀ.ਸੀ.ਟਾਵਰਜ਼ ਫਰਾਮ 66 ਕੇ.ਵੀ. ਸ/ਸ ਮਲੂਕਾ ਟੂ ਕਲਿਆਣ ਸੁੱਖਾ। (ਪਿੰਡ- ਮਲੂਕਾ, ਕੋਠਾ ਗੁਰੂ, ਨੀਓਰ, ਨੱਥਪੁਰਾ, ਬਾਜੋਆਣਾ, ਕਲਿਆਣ ਸੁੱਖਾ) | 9.370 Ckt KM | 200 sq. mm | 266 |
| 5. ਰੇਜ਼ਿੰਗ/ ਸਿਫਟਿੰਗ ਆਫ 66 ਕੇ.ਵੀ. ਲਾਈਨ ਫਰਾਮ 220 ਕੇ.ਵੀ. ਜਗਰਾਓਂ ਟੂ 66 ਕੇਵੀ ਰੂਮੀ (ਟੀ.ਐਲ. ਨੰ: 11 ਟੂ 13) ਫਰਾਮ ਰੇਲਵੇ ਟਰੈਕ ਬਿਟਵੀਨ ਚੌਕੀਮਾਨ ਅਤੇ ਜਗਰਾਓਂ ਰੇਲਵੇ ਸਟੇਸ਼ਨ ਐਟ ਕਿ:ਮੀ: 38/5-6 (ਥਾਵਾਂ- ਰਾਜਿੰਦਰ ਨਗਰ) | 0.400 Ckt KM | 200 sq. mm | 12 |
| 6. 66 ਕੇ.ਵੀ. ਐਸ.ਸੀ. ਲਾਈਨ ਫਰਾਮ 66 ਕੇ.ਵੀ. ਗ/ਸ/ਸ ਮਲੋਟ ਰੋਡ, ਬਠਿੰਡਾ ਟੂ ਭਸਿਆਣਾ ਏਅਰਪੋਰਟ ਲਾਈਨ ਫਰਾਮ ਜਸਵੰਤ ਰਾਏ ਪ੍ਰੋਮੋਟਰਜ਼, ਬਠਿੰਡਾ। (ਥਾਵਾਂ-ਬਠਿੰਡਾ) | 0.240 Ckt KM | 200 sq. mm | 10 |

ਇਹ ਦੱਸਿਆ ਜਾਂਦਾ ਹੈ ਕਿ ਪੀ.ਐਸ.ਪੀ.ਸੀ.ਐਲ.ਉਕਤ ਦੱਸੀ ਮੰਨਜ਼ੂਰ ਸਕੀਮ ਦੇ ਅਧੀਨ ਲੋੜੀਂਦੀ ਟਰਾਂਸਮਿਸ਼ਨ ਲਾਈਨ ਅਤੇ ਦੂਰ ਸੰਚਾਰ ਨੈੱਟ ਵਰਕਸ ਦੇ ਕੰਮ ਲਈ ਜਰੂਰੀ ਟਾਵਰਜ਼, ਪੋਲਜ਼, ਵਾਇਰਜ਼, ਸਟੇਅਜ਼ (ਖਿੱਚਾਂ) ਅਤੇ ਹੋਰ ਸਾਜ਼ ਸਮਾਨ ਲਗਾਉਣਾ ਚਾਹੁੰਦਾ ਹੈ ਜਿਹੜਾ ਕਿ ਉਕਤ ਦੱਸੀਆਂ ਥਾਵਾਂ ਤੇ ਬਿਜਲੀ ਦੀ ਟਰਾਂਸਮਿਸ਼ਨ ਅਤੇ ਵੰਡ, ਟੈਲੀਗਰਾਫਿਕ ਜਾਂ ਪੀ.ਐਸ.ਪੀ.ਸੀ.ਐਲ. ਦੇ ਆਪਸੀ ਤਾਲਮੇਲ ਲਈ ਦੂਰ ਸੰਚਾਰ ਨੈੱਟਵਰਕਸ ਲਈ ਜਰੂਰੀ ਹਨ। ਇਸ ਲਈ ਪੀ.ਐਸ.ਪੀ.ਸੀ.ਐਲ.ਉਨ੍ਹਾਂ ਅਧਿਕਾਰਾਂ ਦੀ ਵਰਤੋਂ ਕਰੇਗਾ, ਜਿਹੜੇ ਟੈਲੀਗਰਾਫਿਕ ਅਥਾਰਟੀਜ਼ ਟੈਲੀਗਰਾਫਿਕ ਐਕਟ-1885 (XIII- ਆਫ 1885) ਦੇ ਪਾਰਟ-3 ਅਧੀਨ ਟੈਲੀਗਰਾਫਜ਼ ਨੂੰ ਸਥਾਪਿਤ ਅਤੇ ਮੇਨਟੇਨ ਰੱਖਣ ਲਈ ਕਰਦੀਆਂ ਹਨ। ਇਸ ਲਈ ਇੰਡੀਅਨ ਇਲੈਕਟ੍ਰੀਸਿਟੀ ਐਕਟ -2003 ਦਾ ਸੈਕਸ਼ਨ 164 ਲਾਗੂ ਨਹੀਂ ਹੁੰਦਾ ਅਤੇ ਪੀ.ਐਸ.ਪੀ.ਸੀ.ਐਲ. ਦੀ ਸਕੀਮ ਲਈ ਕੋਈ ਵੱਖਰਾ ਨੋਟਿਸ ਦੇਣ ਦੀ ਲੋੜ ਨਹੀਂ।

ਇਹ ਨੋਟੀਫਿਕੇਸ਼ਨ ਬਿਜਲੀ ਐਕਟ-2003 ਦੇ ਸੈਕਸ਼ਨ 164 ਮੁਤਾਬਿਕ ਜਾਰੀ ਕੀਤੀ ਜਾਂਦੀ ਹੈ ਜਾਂ ਓਵਰ ਰਾਈਡਿੰਗ ਇਨੈਕਟਮੈਂਟ ਜੇ ਕੋਈ ਹੋਵੇ ਅਤੇ ਪਾਵਰ ਡਿਪਾਰਟਮੈਂਟ, ਪੰਜਾਬ ਸਰਕਾਰ ਦੇ ਹੁਕਮ ਨੰ: S/O. 46/C.A. 36/2003/S.164/2013 dt 19-6-2013 ਅਨੁਸਾਰ ਇੰਡੀਅਨ ਟੈਲੀਗਰਾਫ ਐਕਟ-1885 (ਸੈਂਟਰਲ ਐਕਟ 13 ਆਫ 1885) ਦੇ ਪਾਰਟ 3 ਅਧੀਨ ਟੈਲੀਗਰਾਫ ਅਥਾਰਟੀ ਦੀਆਂ ਪਾਵਰਜ਼ ਪੀ.ਐਸ.ਪੀ.ਸੀ.ਐਲ. ਨੂੰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਨੋਟਿਸ ਜਾਰੀ ਕੀਤਾ ਜਾਂਦਾ ਹੈ ਕਿਜੇ ਕਿਸੇ ਵਿਅਕਤੀ ਨੂੰ ਉਪਰੋਕਤ ਸਕੀਮ/ਟਰਾਂਸਮਿਸ਼ਨ ਲਾਈਨਾਂ ਦੇ ਕੰਮਾਂ ਸਬੰਧੀ ਕੋਈ ਇਤਰਾਜ਼ ਹੋਵੇ ਤਾਂ ਉਹ ਆਪਣੀ ਪ੍ਰਤੀ ਵੇਦਨਾ ਇਸ ਨੋਟੀਫਿਕੇਸ਼ਨ ਦੇ ਜਾਰੀ ਹੋਣ ਤੋਂ 2 ਮਹੀਨੇ ਦੇ ਅੰਦਰ ਅੰਦਰ ਦੇ ਸਕਦਾ ਹੈ। ਇਸ ਤੋਂ ਬਾਅਦ ਕੋਈ ਇਤਰਾਜ਼ ਜਾਂ ਪ੍ਰਤੀ ਵੇਦਨਾ ਸਵੀਕਾਰ ਨਹੀਂ ਕੀਤੀ ਜਾਵੇਗੀ ਅਤੇ ਸਾਰੀ ਸਕੀਮ/ਟਰਾਂਸਮਿਸ਼ਨ ਲਾਈਨਾਂ ਦੇ ਕੰਮ ਬਿਨਾਂ ਕੋਈ ਸੋਧ ਕੀਤੇ ਜਾਂ ਸੋਧ ਕਰਕੇ ਪੀ.ਐਸ.ਪੀ.ਸੀ.ਐਲ. ਦੀ ਮੰਨਜ਼ੂਰੀ ਮੁਤਾਬਿਕ ਲਾਗੂ ਮੰਨੇ ਜਾਣਗੇ। ਇਸ ਸਿਲਸਿਲੇ ਵਿੱਚ ਲੋੜੀਂਦੇ ਪਲਾਨ ਜਿਨ੍ਹਾਂ ਵਿੱਚ ਟਰਾਂਸਮਿਸ਼ਨ ਲਾਈਨਾਂ ਦੇ ਆਰਜ਼ੀ ਰਸਤੇ ਵਿਖਾਏ ਗਏ ਹਨ, ਕਿਸੇ ਵੀ ਕੰਮਕਾਰ ਵਾਲੇ ਦਿਨ ਉਪ ਮੁੱਖ ਇੰਜੀਨੀਅਰ/ਟੀ.ਐਲ., ਪੀ.ਐਸ.ਪੀ.ਸੀ.ਐਲ., ਜਲੰਧਰ/ਪਟਿਆਲਾ ਦੇ ਦਫਤਰ ਵਿੱਚ ਵੇਖੇ ਜਾ ਸਕਦੇ ਹਨ। ਉਪਰੋਕਤ ਸਕੀਮਾਂ ਸਬੰਧੀ ਜੇ ਕੋਈ ਇਤਰਾਜ਼ ਅਤੇ ਪ੍ਰਤੀ ਵੇਦਨਾ ਹੋਵੇ ਤਾਂ ਨਿਮਨਹਸਤਾਖਰ ਨੂੰ ਭੇਜੇ ਜਾਣ।

ਉਪਰੋਕਤ ਕੰਮ ਪੰਜਾਬ ਰਾਜ ਦੇ 66 ਕੇਵੀ ਟਰਾਂਸਮਿਸ਼ਨ ਨੈੱਟਵਰਕ ਵਿੱਚ ਵਾਧਾ/ ਸਮਰੱਥਾ ਵਧਾਉਣ ਦੇ ਮੰਤਵ ਕਰਕੇ ਪਲਾਨ ਕੀਤੇ ਗਏ ਹਨ ਤਾਂ ਜੋ ਰਾਜ ਦੇ ਸਾਰੇ ਤਰਾਂ ਦੇ ਮੌਜੂਦਾ/ਸੰਭਾਵੀ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਅਤੇ ਵਧੀਆ ਬਿਜਲੀ ਸਪਲਾਈ ਦਿੱਤੀ ਜਾ ਸਕੇ। ਇਹ ਕੰਮ ਬਿਜਲੀ ਖਪਤਕਾਰਾਂ ਨੂੰ ਮਿਆਰੀ ਪਾਵਰ ਸਪਲਾਈ ਯਕੀਨੀ ਬਣਾਉਣ ਲਈ ਅਤਿਅੰਤ ਲੋੜੀਂਦੇ ਹਨ।

ਸਹੀ/-

ਉਪ ਮੁੱਖ ਇੰਜੀ./ਟਰਾਂਸਮਿਸ਼ਨ ਲਾਈਨ(ਡ),
ਪੀ.ਐਸ.ਪੀ.ਸੀ.ਐਲ.
ਬੀ-1, ਸ਼ਕਤੀ ਵਿਹਾਰ, ਪਟਿਆਲਾ।

ਸਹੀ/-

ਮੁੱਖ ਇੰਜੀਨੀਅਰ/ਟੀ.ਐਸ.,
ਪੀ.ਐਸ.ਪੀ.ਸੀ.ਐਲ.,
ਸੀ-1, ਸ਼ਕਤੀ ਵਿਹਾਰ, ਪਟਿਆਲਾ।

[7-1]